

ਸ਼੍ਰੋਣੀ ਸੱਤਵੀ

ਵਿਗਿਆਨ

(ਪਾਠਕ੍ਰਮ)

1. ਪੌਦਿਆਂ ਵਿੱਚ ਪੌਸ਼ਣ (Nutrition Plants) :-

ਪੌਦਿਆਂ ਵਿੱਚ ਪੌਸ਼ਣ ਦੇ ਤਰੀਕੇ, ਪ੍ਰਕਾਸ਼ ਸੰਸ਼ਲੇਸ਼ਣ, ਪੌਦਿਆਂ ਵਿੱਚ ਭੋਜਨ ਬਣਾਉਣ ਦੀ ਵਿਧੀ, ਪੌਦਿਆਂ ਵਿੱਚ ਪੌਸ਼ਣ ਦੇ ਹੋਰ ਤਰੀਕੇ ਜਿਵੇਂ ਸਵੈਪੋਸ਼ੀ, ਪਰਪੋਸ਼ੀ, ਸੈਪਰੋਟਰੋਫਿਕ ਪੌਸ਼ਣ, ਕਾਰਬਨ ਡਾਈਅਕਸਾਈਡ ਗੈਸ ਪ੍ਰਕਾਸ਼ ਸੰਸ਼ਲੇਸ਼ਣ ਸਮੇਂ ਪੈਦਾ ਹੁੰਦੀ ਹੈ ਆਦਿ।

2. ਜੀਵਾਂ ਵਿੱਚ ਪੌਸ਼ਣ (Nutrition in Animals) :-

ਭੋਜਨ ਪ੍ਰਾਪਤ ਕਰਨ ਦੇ ਵੱਖ-ਵੱਖ ਤਰੀਕੇ, ਮਨੁੱਖ ਵਿੱਚ ਪਾਚਨ ਪ੍ਰਣਾਲੀ ਦੀ ਵਿਧੀ ਚਿੱਤਰ ਸਮੇਤ, ਵੱਖ-ਵੱਖ ਤਰ੍ਹਾਂ ਦੇ ਦੰਦ, ਦੰਦਾਂ ਦੀ ਤਰਤੀਬ ਚਿੱਤਰ ਸਮੇਤ, ਪਾਚਨ ਪ੍ਰਣਾਲੀ ਦੇ ਅੰਗਾਂ ਦਾ ਵਰਣਨ, ਘਾਹ-ਖਾਣ ਵਾਲੇ ਜੰਤੂਆਂ ਵਿੱਚ ਪਾਚਨ ਕਿਵੇਂ ਹੁੰਦਾ ਹੈ, ਅਮੀਬਾ ਵਿੱਚ ਪਾਚਨ ਕਿਵੇਂ ਹੁੰਦਾ ਹੈ ਤੇ ਖਾਣ ਦੀ ਵਿਧੀ ਆਦਿ।

3. ਤੰਤੂਆਂ ਸੰਬੰਧੀ (Fibre to Fabric):-

ਜੀਵ ਤੰਤੂ-ਊਨ ਤੇ ਸਿਲਕ ਕਿਬੋਂ ਕਿਬੋਂ ਮਿਲਦੀ ਹੈ, ਜਾਨਵਰ ਜਿੰਨ੍ਹਾਂ ਤੋਂ ਰੇਸ਼ਮ ਤੇ ਸਿਲਕ ਪ੍ਰਾਪਤ ਹੁੰਦੀ ਹੈ, ਉਨ੍ਹਾਂ ਤੰਤੂ, ਭਾਰਤੀ ਭੇਡਾਂ ਦੀਆਂ ਕੁਝ ਉਤੱਤ ਕਿਸਮਾਂ ਦਾ ਚਾਰਟ, ਰੇਸ਼ਮੀ ਪ੍ਰਾਪਤ ਕਰਨ ਦੀ ਵਿਧੀ (Life History), ਕਿੱਥੇ ਕਿੱਥੇ ਰੇਸ਼ਮ ਦੀ ਪ੍ਰਾਪਤੀ ਆਦਿ।

4. ਤਾਪ (Heat) :-

ਗਰਮ ਅਤੇ ਛੰਡੀਆਂ ਵਸਤੂਆਂ, ਡਾਕਟਰੀ ਥਰਮਾਮੀਟਰ, ਤਾਪਮਾਨ ਮਾਪਣਾ ਲਈ ਵੱਖ ਵੱਖ ਵਿਧੀਆਂ, ਥਰਮਾਮੀਟਰ ਨੂੰ ਕਿਵੇਂ ਪੜ੍ਹਣਾ, ਕੁਝ ਆਦਮੀਆਂ ਦੇ ਸਰੀਰ ਦਾ ਤਾਪਮਾਨ ਮਾਪਣ ਸੰਬੰਧੀ ਚਾਰਟ, ਪ੍ਰਯੋਗਸ਼ਾਲਾ ਥਰਮਾਮੀਟਰ, ਤਾਪ ਦੀ ਤਬਦੀਲੀ, ਗਰਮੀਆਂ ਅਤੇ ਸਰਦੀਆਂ ਵਿੱਚ ਕੱਪੜਿਆਂ ਦੀਆਂ ਕਿਸਮਾਂ ਜੋਂ ਅਸੀਂ ਪਹਿਣਨ ਦੇ ਹਾਂ, ਉਨ੍ਹਾਂ ਕੱਪੜਿਆਂ ਸੰਬੰਧੀ ਜੋਂ ਸਾਨੂੰ ਗਰਮ ਰੱਖਦੇ ਹਨ।

5. ਤੇਜ਼ਾਬਾਂ, ਖਾਰਾਂ ਅਤੇ ਲੂਣ (Acids, Bases and Salts) :-

ਤੇਜ਼ਾਬ ਅਤੇ ਖਾਰਾ, ਕੁਦਰਤੀ ਇੰਨਡੀਕੋਟਰ ਲਿਟਸ ਇੱਕ ਕੁਦਰਤੀ ਡਾਈ, ਟਰਮੈਰਿਕ ਅਤੇ ਚਾਈਨਾ ਰੋਜ਼ ਇੰਨਡੀਕੋਟਰ, ਉਦਾਸੀਨਤਾ, ਰੋਜਾਨਾ ਜੀਵਨ ਵਿੱਚ ਉਦਾਸੀਨਤਾ, ਕਾਰਖਾਨਿਆਂ ਵੀ ਰਹਿੰਦ-ਖੁੰਦ।

6. ਭੌਤਿਕ ਅਤੇ ਰਸਾਇਣਕ ਪਰਿਵਰਤਨ (Physical and Chemical Changes) :-

ਭੌਤਿਕ ਪਰਿਵਰਤਨ, ਰਸਾਇਣਕ ਪਰਿਵਰਤਨ, ਲੋਹੇ ਨੂੰ ਜੰਗ ਲੱਗਣਾ, ਰਵੇ ਬਣਾਉਣਾ।

7. ਮੌਸਮ, ਵਾਤਾਵਰਨ, ਜੀਵਾਂ ਦੀ ਵਾਤਾਵਰਨ ਸੰਬੰਧੀ (Wealthes, Climate and Adaptations of Animals to Climate) :-

ਮੌਸਮ, ਮੌਸਮ ਸੰਬੰਧੀ ਜਾਣਕਾਰੀ ਇੱਕਠੀ ਕਰਨੀ ਤੇ ਚਾਰਟ ਦੇ ਰੂਪ ਵਿੱਚ ਲਿਖਣਾ, ਜੰਮ੍ਹ ਅਤੇ ਕਸ਼ਮੀਰ ਤੇ ਕੈਰਲਾ ਦੇ ਮੌਸਮ ਦਾ ਚਾਰਟ, ਟਰਾਪੀਕਲ ਵੱਰਖਾ ਵਾਲੇ ਜੰਗਲ।

8. ਹਵਾਵਾਂ, ਭੁਫਾਨਾਂ ਅਤੇ ਭੁਚਾਲਾਂ ਦਾ ਆਉਣਾ (Winds, storms And Cyclones) :-

ਹਵਾ ਦਾ ਦੁਬਾਅ, ਤੇਜ਼ ਚੱਲਣ ਵਾਲੀਆਂ ਹਵਾਵਾਂ, ਘੱਟ ਹਵਾ ਦੇ ਦੁਬਾਉ ਨਾਲ ਚੱਲਦੀਆਂ ਹਨ, ਗਰਮ ਕਰਨ ਨਾਲ ਹਵਾਵਾਂ ਫੈਲਦੀਆਂ ਹਨ, ਧਰਤੀ ਉੱਤੇ ਨਾ ਗਰਮ ਹਵਾਵਾਂ ਕਾਰਨ ਹਵਾ ਕਰੰਟ ਦਾ ਪੈਦਾ ਹੋਣਾ, ਭੁਫਾਨਾਂ ਅਤੇ ਭੁਚਾਲਾਂ ਦਾ ਆਉਣਾ, ਭਚਾਲਾਂ ਕਾਰਨ ਤਬਾਹੀ, ਕੁਝ ਜ਼ਰੂਰੀ ਬਚਣ ਦੇ ਤਰੀਕੇ।

9. ਮਿੱਟੀ (Soil) :-

ਮਿੱਟੀ ਦੇ ਜੀਵਨ ਨਾਲ ਤਾਲਮੇਲ, ਮਿੱਟੀ ਦਾ ਅਯੋਜਨ, ਮਿੱਟੀ ਦੀਆਂ ਕਿਸਮਾਂ, ਮਿੱਟੀ ਦੇ ਗੁਣ, ਮਿੱਟੀ ਵਿੱਚ ਪਾਣੀ ਦਾ ਹੋਣਾ, ਮਿੱਟੀ ਦੁਆਰਾ ਪਾਣੀ ਦਾ ਚੁਸਣਾ, ਵਿੱਟੀ ਅਤੇ ਫਸਲਾਂ।

10. ਜੀਵਾਂ ਦੁਆਰਾ ਸਾਹ ਲੈਣਾ (Respiration in Animals) :-

ਅਸੀ ਕਿਉ ਸਾਹ ਲੈਂਦੇ ਹਾਂ, ਸਾਹ ਕਿਰਿਆ, ਅਸੀ ਕਿਵੇਂ ਸਾਹ ਲੈਂਦੇ ਹਾਂ, ਸਾਹ ਪ੍ਰਦਾਲੀ ਦੇ ਅੰਗਾਂ ਦਾ ਚਿੱਤਰ, ਸਾਹ ਕਿਰਿਆ ਦੀ ਵਿਧੀ, ਦੂਜੇ ਜੰਤੂਆਂ ਵਿੱਚ ਸਾਹ ਲੈਣਾ/ਪਾਣੀ ਅੰਦਰ ਕਿਵੇਂ ਸਾਹ ਲਿਆ ਜਾਂਦਾ ਹੈ, ਨੀ ਪੈਂਦੇ ਵੀ ਸਾਹ ਲੈਂਦੇ ਹਨ।

11. ਜਾਨਵਰਾਂ ਅਤੇ ਪੌਦਿਆਂ ਵਿੱਚ ਸੰਚਾਰ (Transportation in Animals and Plants) :-

ਖੂਨ ਦੇ ਦੌੜ ਦਾ ਸਿਸਟਮ, ਦਿਲ, ਦਿਲ ਦੀ ਬਣਤਰ ਚਿੱਤਰ ਸਮੇਤ, ਦਿਲ ਬੀਟ ਅਤੇ ਪਲਸਰੇਟ ਚਾਰਟ, ਮਲ ਤਿਆਗ ਪ੍ਰਣਾਲੀ ਦਾ ਚਿੱਤਰ ਤੇ ਵੱਖ ਵੱਖ ਭਾਗਾਂ ਦਾ ਵਰਣਨ, ਪਾਣੀ ਅਤੇ ਲੂਣ ਦਾ ਪੌਦਿਆਂ ਵਿੱਚ ਕਿਵੇਂ ਵਹਾਅ ਹੁੰਦਾ ਹੈ, ਵਾਸਪਉਤਸਰਜਨ ਕਿਵੇਂ ਹੁੰਦਾ ਹੈ।

12. ਪੌਦਿਆਂ ਵਿੱਚ ਵਾਧਾ ਤੇ ਜਣਨ ਕਿਰਿਆਂ (Reproduction in Plants) :-

ਜਣਨ ਕਿਰਿਆ ਦੇ ਢੰਗ, ਅਲਿੰਗੀ ਜਣਨ ਕਿਰਿਆ, ਪ੍ਰਜਣਨ ਕਿਰਿਆ ਪੌਦਿਆਂ ਵਿੱਚ, ਸਪੋਰ ਦਾ ਬਣਨਾ, ਫੁੱਲ ਦੇ ਵੱਖ ਵੱਖ ਭਾਗਾਂ ਦਾ ਵਰਣਨ ਚਿੱਤਰ ਸਮੇਤ, ਪਰਾਗਣ ਦੇ ਢੰਗ, ਫਲ ਅਤੇ ਬੀਜਾਂ ਦਾ ਬਾਣਨਾ, ਬੀਜਾਂ ਦਾ ਬਿਖਰਨਾ।

13. ਗਤੀ ਅਤੇ ਸਮਾਂ (Motion and Time) :-

ਚਾਲ, ਸਮਾਂ ਦਾ ਮਾਪ, ਸਧਾਰਨ ਪੈਡੂਲਮ, ਸਮਾਂ ਅਤੇ ਚਾਲ ਦੀਆਂ ਇਕਾਈਆਂ, ਚਾਲ ਦਾ ਮਾਪ, ਦੂਰੀ-ਸਮਾਂ ਗਰਾਫ।

14. ਬਿਜਲੀ ਕਰੰਟ ਅਤੇ ਇਸ ਦੇ ਪ੍ਰਭਾਵ (Electric Current and its effects) :-

ਕੁਝ ਬਿਜਲੀ ਸਰਕਟ ਕਮਪੋਨੈਂਟ ਲਈ ਸੰਕੇਤ, ਬਿਜਲੀ ਕਰੰਟ ਲਈ ਹੀਟਿੰਗ ਅਸਰ, ਟਿਊਬ ਲਾਈਟ ਅਤੇ CFL's, ਬਿਜਲੀ ਕਰੰਟ ਦਾ ਚੁਬੰਕੀ ਪ੍ਰਭਾਵ, ਇਲੈਕਟ੍ਰੋਮੋਗਨਿਟ, ਬਿਜਲੀ ਘੋਟੀ।

15. ਪ੍ਰਕਾਸ਼ (Light) :-

ਪ੍ਰਕਾਸ਼ ਸਿਧੀਆਂ ਰੇਖਾਵਾਂ ਵਿੱਚ ਚੱਲਦਾ ਹੈ, ਪ੍ਰਕਾਸ਼ ਦਾ ਪਰਾਵਰਤਨ ਲੈਨਜ਼ ਦੁਆਰਾ ਪ੍ਰਤੀਬਿੰਬਾਂ ਦਾ ਬਣਨਾ, ਸੁਰਜੀ ਰੋਸ਼ਨੀ, ਚਿੱਟੀ ਜਾਂ ਰੰਗਦਾਰ।

16. ਪਾਣੀ ਇੱਕ ਕੀਮਤੀ ਸਾਧਨ (Water a Precious Resource) :-

ਕਿੰਨਾ ਪਾਣੀ ਮਿਲਦਾ ਹੈ, ਪਾਣੀ ਦੀਆਂ ਕਿਸਮਾਂ, ਧਰਤੀ ਦਾ ਪਾਣੀ, ਇੱਕ ਪਾਣੀ ਦਾ ਜ਼ਰੂਰੀ ਸਰੋਤ, ਪਾਣੀ ਦਾ ਟੇਬਲ ਦਾ ਖਤਰਾ ਹੋਣਾ, ਆਬਾਦੀ ਦਾ ਵੱਧਣਾ, ਉਦਯੋਗਾਂ ਦਾ ਵੱਧਣਾ, ਖੇਤੀਬਾੜੀ ਦਾ ਸਾਧਨ, ਪਾਣੀ ਦੀ ਸੰਭਾਲ, ਪਾਣੀ ਦੀ ਵੰਡ, ਪੌਦਿਆਂ ਤੇ ਪਾਣੀ ਦੀ ਆਟ ਦਾ ਅਸਰ।

17. ਜੰਗਲ, ਸਾਡੀ ਜਿੰਦਗੀ ਦੀ ਰੇਖਾ (Forests, Our Life line) :-

ਜੰਗਲ ਦੀ ਸੈਰ, CO₂ ਅਤੇ O₂ ਦਾ ਚੱਕਰ।

18. ਵਾਧੂ ਪਾਣੀ ਦੀ ਕਹਾਣੀ (Loaste water story) :-

ਪਾਣੀ, ਸਾਡੀ ਜਿੰਦਗੀ ਦਾ ਹਿੱਸਾ, ਸੀਵਰਜ ਕੀ ਹੈ, ਗੰਢੇ ਪਾਣੀ ਲਈ ਸਰਵੇ਷ ਕਰਨਾ, ਗੰਢੇ ਪਾਣੀ ਨੂੰ ਸਾਫ਼ ਕਰਨ ਦੀ ਵਿਧੀ, ਵਾਧੂ ਪਾਣੀ ਟਰੀਟਮੈਂਟ ਪਲਾਂਟ, ਘਰ ਨੂੰ ਠੀਕ ਰੱਖਣ ਦੇ ਤਰੀਕੇ, ਸੈਨੀਟੇਸ਼ਨ ਅਤੇ ਬਿਮਾਰੀਆਂ, ਗੰਢੇ ਪਾਣੀ ਦੇ ਨਿਕਾਸ ਦਾ ਹੋਰ ਤਰੀਕਾ।

SA – 1 (ਕਿਰਿਆਵਾਂ ਦੀ ਸੂਚੀ)

ਕਿਰਿਆ 1 : ਪ੍ਰਕਾਸ਼ ਸੰਸ਼ਲੇਸ਼ਣ ਕਿਰਿਆ ਦਾ ਅਧਿਐਨ। (ਪਾਠ : 1, ਪੰਨਾ : 3, ਕਿਰਿਆ : 1.1)

ਲੋੜੀਂਦਾ ਸਮਾਨ: ਇੱਕ ਹੀ ਕਿਸਮ ਦੇ ਪੌਦਿਆਂ ਵਾਲੇ ਦੋ ਗਮਲੇ, ਆਇਓਡੀਨ ਦਾ ਘੋਲ, ਲਾਲ/ਪੀਲੇ/ਭੂਰੇ ਰੰਗ ਦੇ ਪੱਤੇ ਆਦਿ।

ਕਿਰਿਆ 2 : ਮ੍ਰਿਤ-ਜੀਵੀ ਪੋਸ਼ਣ ਦਾ ਅਧਿਐਨ। (ਪਾਠ ਨੰ: 1, ਪੰਨਾ ਨੰ: 5, ਕਿਰਿਆ : 1.2)

ਲੋੜੀਂਦਾ ਸਮਾਨ: ਬਰੈਂਡ (ਡਬਲਰੋਟੀ), ਵਡਦਰਸ਼ੀ ਲੈਨਜ਼/ਸੂਖਮਦਰਸ਼ੀ ਆਦਿ।

ਕਿਰਿਆ-3:- ਦੰਦਾਂ ਦੀਆਂ ਕਿਸਮਾਂ ਅਤੇ ਉਹਨਾਂ ਦੇ ਕਾਰਜ। (ਪਾਠ : 2, ਪੰਨਾ : 14, ਕਿਰਿਆ : 2.2)

ਲੋੜੀਂਦਾ ਸਮਾਨ: ਦੰਦਾਂ ਦੀ ਵਿਵਸਥਾ ਨੂੰ ਦਰਸਾਉਂਦਾ ਮਾਡਲ, ਸਮਤਲ ਦਰਪਣ, ਸੇਬ ਜਾਂ ਰੋਟੀ ਦਾ ਟੁਕੜਾ ਆਦਿ।

ਕਿਰਿਆ 4 : ਸਟਾਰਚ ਤੇ ਲਾਰ ਦੇ ਅਸਰ ਦਾ ਅਧਿਐਨ ਕਰਨਾ। (ਪਾਠ ਨੰ : 2, ਪੰਨਾ ਨੰ: 15, ਕਿਰਿਆ : 2.3)

ਲੋੜੀਂਦਾ ਸਮਾਨ: ਉੱਬਲੇ ਹੋਏ ਚਾਵਲ, ਪਰਖਨਲੀਆਂ, ਆਇਓਡੀਨ ਘੋਲ, ਡਰਾਪਰ, ਪਾਣੀ।

ਕਿਰਿਆ 5 :ਜੀਭ ਉੱਤੇ ਸੁਆਦ ਦੇ ਵੱਖ-2 ਖੇਤਰਾਂ ਬਾਰੇ ਸਮਝਣਾ। (ਪਾਠ ਨੰ: 2, ਪੰਨਾ :16, ਕਿਰਿਆ : 2.4)

ਲੋੜੀਂਦਾ ਸਮਾਨ: ਚੀਨੀ ਦਾ ਘੋਲ, ਨਮਕ ਦਾ ਘੋਲ, ਨਿੰਬੂ ਦਾ ਘੋਲ, ਨਿੰਮ ਦੇ ਪੱਤਿਆਂ ਜਾਂ ਕਰੇਲੇ ਦਾ ਘੋਲ, ਟੁੱਬਪਿਕ।

ਕਿਰਿਆ 6 : ਕੁਦਰਤੀ ਅਤੇ ਬਣਾਉਟੀ ਰੋਸ਼ੇ। (ਪਾਠ : 3, ਪੰਨਾ : 30, ਕਿਰਿਆ : 3.5, 3.6)

ਲੋੜੀਂਦਾ ਸਮਾਨ: ਉਨ, ਕੁਦਰਤੀ ਰੋਸ਼ਮ, ਬਣਾਉਟੀ ਰੋਸ਼ਮ, ਸਪਿਰਟ ਲੈਂਪ ਆਦਿ।

ਕਿਰਿਆ 7 : ਵੱਖ-2 ਪਦਾਰਥਾਂ ਦਾ ਲਿਟਮਸ ਪੇਪਰ ਨਾਲ ਪ੍ਰੀਖਣ। (ਪਾਠ : 5, ਪੰਨਾ : 53, ਕਿਰਿਆ : 5.1)

ਲੋੜੀਂਦਾ ਸਮਾਨ: ਨੀਲਾ ਅਤੇ ਲਾਲ ਲਿਟਮਸ ਪੇਪਰ / ਘੋਲ, ਡਰਾਪਰ, ਪਰਖ ਨਲੀ ਅਤੇ ਪ੍ਰੀਖਣ ਯੋਗ ਪਦਾਰਥ।

ਕਿਰਿਆ 8 : ਹਲਦੀ ਅਤੇ ਚਾਈਨਾ ਰੋਜ਼ ਦੇ ਛੁੱਲ ਦੀ ਕੁਦਰਤੀ ਸੂਚਕ ਦੇ ਰੂਪ ਵਿੱਚ ਵਰਤੋਂ।

(ਪਾਠ : 5, ਪੰਨਾ : 53 – 54, ਕਿਰਿਆ : 5.2 ਅਤੇ 5.3)

ਲੋੜੀਂਦਾ ਸਮਾਨ: ਹਲਦੀ ਪਾਊਡਰ, ਚਾਈਨਾ ਰੋਜ਼ ਦਾ ਛੁੱਲ, ਕਸ਼ੀਦਤ ਪਾਣੀ, ਬੀਕਰ, ਬਰਨਰ, ਬਲਾਟਿੰਗ ਪੇਪਰ ਅਤੇ ਪ੍ਰੀਖਣ ਯੋਗ ਪਦਾਰਥ।

ਕਿਰਿਆ 9 : ਸਕੂਲ ਦੀ ਪ੍ਰਯੋਗਸ਼ਾਲਾ ਵਿੱਚ ਉਪਲਬਧ ਰਸਾਇਣਾਂ ਨਾਲ ਕੁਦਰਤੀ ਸੂਚਕਾਂ ਦੀ ਵਰਤੋਂ ਕਰਨਾ।

(ਪਾਠ ਨੰ: 5, ਪੰਨਾ ਨੰ. 55, ਕਿਰਿਆ : 5.4)

ਲੋੜੀਂਦਾ ਸਮਾਨ: ਨੀਲਾ ਅਤੇ ਲਾਲ ਲਿਟਮਸ ਪੇਪਰ/ਘੋਲ, ਹਲਦੀ ਪੇਪਰ ਸੂਚਕ, ਚਾਈਨਾਰੋਜ਼ ਦੇ ਛੁੱਲਾਂ ਤੋਂ ਤਿਆਰ ਸੂਚਕ, ਡਰਾਪਰ, ਪਰਖ ਨਲੀਆਂ, ਪਰਖ ਨਲੀ ਸਟੈਂਡ, ਪਰਖ ਨਲੀ ਹੋਲਡਰ ਅਤੇ ਪ੍ਰਯੋਗਸ਼ਾਲਾ ਵਿੱਚ ਉਪਲਬਧ ਰਸਾਇਣ।

ਕਿਰਿਆ 10 : ਉਦਾਸੀਨੀਕਰਣ ਕਿਰਿਆ ਦਾ ਅਧਿਐਨ। (ਪਾਠ: 5, ਪੰਨਾ : 55, ਕਿਰਿਆ : 5.5)

ਲੋੜੀਂਦਾ ਸਮਾਨ: ਪਰਖਨਲੀ, ਡਰਾਪਰ, ਹਾਈਡ੍ਰੋਕਲੋਰਿਕ ਐਸਿਡ, ਸੋਡੀਅਮ ਹਾਈਡ੍ਰੋਆਕਸਾਈਡ, ਫਿਨਾਲਫ਼ਲੀਨ ਆਦਿ।

ਕਿਰਿਆ 11 : ਸਾਹ ਲੈਣ ਦੀ ਵਿਧੀ ਨੂੰ ਸਮਝਣਾ। (ਪਾਠ : 10, ਪੰਨਾ : 120, ਕਿਰਿਆ : 10.5)

ਲੋੜੀਂਦਾ ਸਮਾਨ: ਪਲਾਸਟਿਕ ਦੀ ਬੋਤਲ, 'Y' ਆਕਾਰ ਦੀ ਕੱਚ ਜਾਂ ਪਲਾਸਟਿਕ ਦੀ ਨਲੀ, ਗੁਬਾਰੇ, ਕਟਰ ਆਦਿ।

ਕਿਰਿਆ 12 : ਨਵਜ਼ ਅਤੇ ਦਿਲ ਦੀ ਧੜਕਨ ਦਾ ਅਧਿਐਨ। (ਪਾਠ : 11, ਪੰਨਾ : 129, ਕਿਰਿਆ : 11.1)

ਲੋੜੀਂਦਾ ਸਮਾਨ : ਸਟਾਪ ਵਾਚ।

ਕਿਰਿਆ 13 : ਇੱਕ ਸਧਾਰਨ ਸਟੈਬੋਸਕੋਪ ਬਨਾਉਣਾ। (ਪਾਠ : 11, ਪੰਨਾ : 132, ਕਿਰਿਆ : 11.2)

ਲੋੜੀਂਦਾ ਸਮਾਨ: ਕੀਫ, ਰਬੜ ਦੀ ਨਲੀ, ਗੁਬਾਰਾ, ਰਬੜਬੈਂਡ ਆਦਿ।

ਕਿਰਿਆ 14 : ਕੋਸ਼ਿਕਾਵਾਂ (cells) ਵਿੱਚ ਪਾਣੀ ਦਾ ਪਰਿਵਹਨ। (ਪਾਠ : 11, ਪੰਨਾ : 136, ਕਿਰਿਆ : 11.3)

ਲੋੜੀਂਦਾ ਸਮਾਨ: ਆਲੂ, ਖੰਡ ਦਾ ਘੋਲ, ਪਿੰਨ, ਪਾਣੀ, ਬੀਕਰ ਆਦਿ।

ਕਿਰਿਆ 15 : ਪੌਦਿਆਂ ਦੇ ਵੱਖ-ਵੱਖ ਭਾਗਾਂ ਤੋਂ ਨਵੇਂ ਪੌਦੇ ਉਗਾਉਣ ਦੀ ਵਿਧੀ।

(ਪਾਠ : 12, ਪੰਨਾ : 141, 142, ਕਿਰਿਆ : 12.1, 12.2)

ਲੋੜੀਂਦਾ ਸਮਾਨ: ਚਾਕੂ, ਗੁਲਾਬ ਦਾ ਪੌਦਾ, ਆਲੂ, ਅਦਰਕ ਦਾ ਟੁੱਕੜਾ, ਗਮਲਾ, ਮਿੱਟੀ, ਪਾਣੀ ਆਦਿ।

ਕਿਰਿਆ 16 : ਪੁੰਕੇਸਰ ਅਤੇ ਇਸਤਰੀ ਕੇਸਰ ਦੇ ਵੱਖ-ਵੱਖ ਭਾਗਾਂ ਦਾ ਅਧਿਐਨ।

(ਪਾਠ : 12, ਪੰਨਾ : 144, ਕਿਰਿਆ : 12.4)

ਲੋੜੀਂਦਾ ਸਮਾਨ: ਸਰੋਂ, ਚਾਈਨਾ ਰੋਜ਼ ਜਾਂ ਪਿਟੁਨੀਆਂ ਦਾ ਛੁੱਲ, ਬਲੇਡ, ਡਾਈਸੈਕਟਿੰਗ ਮਾਈਕ੍ਰੋਸਕੋਪ ਆਦਿ।

ਕਿਰਿਆ 17 : ਇੱਕ ਪੈਂਡੂਲਮ ਬਣਾਉਣਾ ਅਤੇ ਇਸਦਾ ਆਵਰਤਕਾਲ ਪਤਾ ਕਰਨਾ।

(ਪਾਠ : 13, ਪੰਨਾ ਨੰ: 155, ਕਿਰਿਆ : 13.2)

ਲੋੜੀਂਦਾ ਸਮਾਨ: ਪਤਲਾ ਅਤੇ ਮਜ਼ਬੂਤ ਧਾਰਾ, ਧਾਤ ਦੀ ਛੋਟੀ ਗੋਲੀ, ਵਿਰਾਮ ਘੜੀ, ਸਟੈਂਡ ਆਦਿ।

ਕਿਰਿਆ 18 : ਫਰਸ਼ ਤੇ ਰਿੜਦੀ ਗੇਂਦ ਦੀ ਚਾਲ ਪਤਾ ਕਰਨਾ। (ਪਾਠ ਨੰ: 13, ਪੰਨਾ ਨੰ: 157, ਕਿਰਿਆ : 13.3)

ਲੋੜੀਂਦਾ ਸਮਾਨ: ਚਾਕ, ਫੀਤਾ, ਘੜੀ ਜਾਂ ਸਟਾਪ ਵਾਚ, ਗੇਂਦ ਆਦਿ।

ਕਿਰਿਆ 19 : ਬਿਜਲੀ ਧਾਰਾ ਦਾ ਤਾਪਨ ਪ੍ਰਭਾਵ। (ਪਾਠ : 14, ਪੰਨਾ : 172, ਕਿਰਿਆ : 14.3)

ਲੋੜੀਂਦਾ ਸਮਾਨ: ਸੈਲ, ਬਲਬ, ਤਾਂਬੇ ਦੀ ਤਾਰ, ਨਾਈਕ੍ਰੋਮ ਦੀ ਤਾਰ।

ਕਿਰਿਆ 20 : ਬਿਜਲੀ ਧਾਰਾ ਦਾ ਚੁੰਬਕੀ ਪ੍ਰਭਾਵ। (ਪਾਠ : 14, ਪੰਨਾ : 175, ਕਿਰਿਆ : 14.5)

ਲੋੜੀਂਦਾ ਸਮਾਨ: ਖਾਲੀ ਮਾਚਸ ਦੀ ਡੱਬੀ, ਚਾਲਕ ਤਾਰ, ਚੁੰਬਕੀ ਕੰਪਾਸ, ਬਿਜਲਈ ਸੈਲ, ਬਲੱਬ, ਕੁੰਜੀ ਆਦਿ।

ਕਿਰਿਆ 21 : ਬਿਜਲੀ ਚੁੰਬਕ ਬਣਾਉਣਾ। (ਪਾਠ ਨੰ: 14, ਪੰਨਾ 177, ਕਿਰਿਆ : 14.6)

ਲੋੜੀਂਦਾ ਸਮਾਨ: ਬੈਟਰੀ ਜਾਂ ਸੈਲ, ਲੋਹੇ ਦਾ ਕਿੱਲ (6-10 ਸਮ), ਰੋਧਿਤ ਤਾਂਬੇ ਦੀ ਤਾਰ (ਲਗਭਗ 75 ਸਮ), ਲੋਹੇ ਦੀ ਪਿੰਨ।

SA – 2 (ਕਿਰਿਆਵਾਂ ਦੀ ਸੂਚੀ)

ਕਿਰਿਆ 1: ਤਾਪ ਦੀ ਸਾਪੇਖਤਾ (Specific Heat) ਦਾ ਅਧਿਐਨ ਕਰਨਾ।

(ਪਾਠ : 4, ਪੰਨਾ : 37, ਕਿਰਿਆ : 4.1)

ਲੋੜੀਂਦਾ ਸਮਾਨ: ਤਿੰਨ ਵੱਡੇ ਮੱਗ, ਠੰਡਾ ਪਾਣੀ, ਗਰਮ ਪਾਣੀ, ਸਧਾਰਨ ਪਾਣੀ।

ਕਿਰਿਆ 2: ਤਾਪ ਦੀ ਚਾਲਨ (Conduction) ਵਿਧੀ ਦਾ ਅਧਿਐਨ ਕਰਨਾ।

(ਪਾਠ : 4, ਪੰਨਾ : 42, ਕਿਰਿਆ : 4.6)

ਲੋੜੀਂਦਾ ਸਮਾਨ: ਧਾਤ ਦੀ ਪੱਤੀ, ਮੇਖਾਂ, ਮੋਮਬੱਤੀ, ਮਾਚਿਸ।

ਕਿਰਿਆ 3: ਤਾਪ ਦੀ ਸੰਵਹਿਣ (Convection) ਅਤੇ ਵਿਕਿਰਣ (Radiation) ਵਿਧੀ ਦਾ ਅਧਿਐਨ ਕਰਨਾ।

(ਪਾਠ : 4, ਪੰਨਾ : 43, ਕਿਰਿਆ : 4.8)

ਲੋੜੀਂਦਾ ਸਮਾਨ: ਗੋਲ ਥੱਲੇ ਵਾਲੀ ਫਲਾਸਕ ਜਾਂ ਬੀਕਰ, ਪਾਣੀ, ਤਿਪਾਈ, ਲੋਹੇ ਦੀ ਜਾਲੀ, ਮੋਮਬੱਤੀ, ਸਟ੍ਰਾਅ, ਪੋਟਾਸ਼ੀਅਮ ਪਰਮੈਂਗਾਨੇਟ ਅਤੇ ਮਾਚਿਸ।

ਕਿਰਿਆ 4: ਮੋਮਬੱਤੀ ਦੀ ਲਾਟ ਰਾਹੀਂ ਸੰਵਹਿਣ ਕਿਰਿਆ ਦਾ ਅਧਿਐਨ ਕਰਨਾ (ਜਲ ਸਮੀਰ ਥਲ ਸਮੀਰ

ਕਿਰਿਆ। (ਪਾਠ : 4, ਪੰਨਾ : 43, ਕਿਰਿਆ : 4.9)

ਲੋੜੀਂਦਾ ਸਮਾਨ: ਮੋਮਬੱਤੀ, ਮਾਚਿਸ।

ਕਿਰਿਆ 5: ਹਲਕੇ ਰੰਗਾਂ ਦੇ ਮੁਕਾਬਲੇ ਗੁੜੇ ਰੰਗ ਜ਼ਿਆਦਾ ਤਾਪ ਸੋਖਦੇ ਹਨ।

(ਪਾਠ : 4, ਪੰਨਾ : 45, ਕਿਰਿਆ : 4.10)

ਲੋੜੀਂਦਾ ਸਮਾਨ: ਇੱਕ ਕਾਲੇ ਤਲੇ ਵਾਲਾ ਅਤੇ ਇੱਕ ਸਫੇਦ ਤਲੇ ਵਾਲਾ ਬਰਤਨ।

ਕਿਰਿਆ 6: ਮੈਗਨੀਸ਼ੀਅਮ ਰਿਬਨ ਨੂੰ ਜਲਾਉਣ 'ਤੇ ਵਾਪਰਨ ਵਾਲੀ ਕਿਰਿਆ ਦਾ ਅਧਿਐਨ ਕਰਨਾ।

(ਪਾਠ : 6, ਪੰਨਾ : 63, ਕਿਰਿਆ : 6.6)

ਲੋੜੀਂਦਾ ਸਮਾਨ: ਮੈਗਨੀਸੀਅਮ ਰਿਬਨ, ਰੇਗਮਾਰ, ਚਿਮਟੀ, ਸਪਿਰਟ ਲੈਪ, ਮਾਚਿਸ, ਵਾਚ ਗਲਾਸ, ਪਾਣੀ, ਲਾਲ ਅਤੇ ਨੀਲਾ ਲਿਟਮਸ ਪੇਪਰ।

ਕਿਰਿਆ 7: ਵਿਸਥਾਪਨ ਕਿਰਿਆ (Displacement Reaction) ਦਾ ਅਧਿਐਨ ਕਰਨਾ।

(ਪਾਠ : 6, ਪੰਨਾ : 64, ਕਿਰਿਆ : 6.7)

ਲੋੜੀਂਦਾ ਸਮਾਨ: ਬੀਕਰ, ਪਰਖ ਨਲੀ, ਕੱਚ ਦੀ ਰਾਡ, ਕਾਪਰ ਸਲਫਟ, ਪਾਣੀ, ਕਿੱਲ ਜਾਂ ਬਲੋਡ।

ਕਿਰਿਆ 8: ਸਿਰਕਾ (Vinegar) ਅਤੇ ਮਿੱਠੇ ਸੋਡੇ (Baking Soda) ਵਿਚਕਾਰ ਹੋਣ ਵਾਲੀ ਕਿਰਿਆ ਦਾ ਅਧਿਐਨ ਕਰਨਾ। (ਪਾਠ : 6, ਪੰਨਾ : 64, ਕਿਰਿਆ : 6.8)

ਲੋੜੀਂਦਾ ਸਮਾਨ: ਪਰਖ ਨਲੀਆਂ, ਰਬੜ ਸਟਾਪਰ (ਕਾਰਕ), ਨਿਕਾਸਨਲੀ, ਬੀਕਰ, ਮਿੱਠਾ ਸੋਡਾ, ਸਿਰਕਾ, ਚੂਨਾ, ਪਾਣੀ।

ਕਿਰਿਆ 9: ਕਾਪਰ ਸਲਫਟ ਦੇ ਰਵੇ (Crystals) ਬਣਾਉਣੇ।

(ਪਾਠ : 6, ਪੰਨਾ : 67, ਕਿਰਿਆ : 6.9)

ਲੋੜੀਂਦਾ ਸਮਾਨ: ਬੀਕਰ, ਡਰਾਪਰ, ਸਪਿਰਟ ਲੈਪ, ਤਿੰਨ ਲੱਤਾਂ ਵਾਲਾ ਸਟੈਂਡ, ਜਾਲੀ, ਮਾਚਿਸ, ਚਮਚ ਜਾਂ ਸਪੈਚੁਲਾ, ਕੱਚ ਦੀ ਰਾਡ, ਕੀਫ਼, ਚਾਈਨਾ ਡਿਸ਼, ਫਿਲਟਰ ਪੇਪਰ, ਸਲਫਿਊਰਿਕ ਐਸਿਡ, ਪਾਣੀ, ਕਾਪਰ ਸਲਫਟ।

ਕਿਰਿਆ 10: ਪੌਣ ਦਾ ਵੇਗ ਵਧਣ ਨਾਲ ਵਾਯੂ ਦਾ ਦਬਾਓ ਘੱਟ ਜਾਂਦਾ ਹੈ।

(ਪਾਠ : 8, ਪੰਨਾ : 86, ਕਿਰਿਆ : 8.3)

ਲੋੜੀਂਦਾ ਸਮਾਨ: ਧਾਗਾ, ਗੁਬਾਰੇ, ਮੋਟੀ ਤਾਰ ਜਾਂ ਸੋਟੀ।

ਕਿਰਿਆ 11: ਗਰਮ ਕਰਨ 'ਤੇ ਹਵਾ ਫੈਲਦੀ ਹੈ।

(ਪਾਠ : 8, ਪੰਨਾ : 87, ਕਿਰਿਆ : 8.5)

ਲੋੜੀਂਦਾ ਸਮਾਨ: ਪਰਖਨਲੀ, ਗੁਬਾਰੇ, ਟੇਪ, ਬੀਕਰ, ਪਾਣੀ, ਸਪਿਰਿਟ ਲੈਪ, ਬਰਫ।

ਕਿਰਿਆ 12: ਗਰਮ ਹਵਾ ਠੰਡੀ ਹਵਾ ਤੋਂ ਹਲਕੀ ਹੁੰਦੀ ਹੈ।

(ਪਾਠ : 8, ਪੰਨਾ : 88, ਕਿਰਿਆ : 8.6)

ਲੋੜੀਂਦਾ ਸਮਾਨ: ਕਾਗਜ਼ ਦੇ ਲਿਫਾਫੇ ਜਾਂ ਕੱਪ, ਧਾਗਾ, ਧਾਤ ਜਾਂ ਲੱਕੜ ਦੀ ਛੜ, ਮੋਮਬੱਤੀ, ਮਾਚਿਸ, ਸਟੈਂਡ।

ਕਿਰਿਆ 13: ਮਿੱਟੀ ਦਾ ਖਾਕਾ ਤਿਆਰ ਕਰਨਾ। (ਪਾਠ : 9, ਪੰਨਾ : 102, ਕਿਰਿਆ : 9.2)

ਲੋੜੀਂਦਾ ਸਮਾਨ: ਕੱਚ ਦਾ ਗਿਲਾਸ ਜਾਂ ਬੋਤਲ, ਮਿੱਟੀ, ਪਾਣੀ

ਕਿਰਿਆ 14 : ਮਿੱਟੀ ਵਿੱਚ ਨਮੀ ਦਾ ਅਧਿਐਨ ਕਰਨਾ ਅਤੇ ਮਿੱਟੀ ਦੀ ਪਾਣੀ ਨੂੰ ਸੋਖਣ ਦਰ ਦਾ ਪਤਾ ਲਗਾਉਣਾ।

(ਪਾਠ : 9, ਪੰਨਾ : 106, ਕਿਰਿਆ : 9.5 - 9.6)

ਲੋੜੀਦਾ ਸਮਾਨ: ਪਰਖ ਨਲੀ, ਮਿੱਟੀ, ਟੈਸਟ ਟਿਊਬ ਸਟੈਂਡ, ਟੈਸਟ ਟਿਊਬ ਹੋਲਡਰ, ਮਾਚਿਸ, ਬਰਨਰ, ਬੀਕਰ, ਖੁਸ਼ਕ ਮਿੱਟੀ, ਫਿਲਟਰ ਪੇਪਰ, ਕੀਫ਼, ਡਰਾਪਰ, ਮਾਪਕ ਸਿਲੰਡਰ, ਸਟੈਂਡ।

ਕਿਰਿਆ 15: ਸਮਤਲ ਦਰਪਣ ਵਿੱਚ ਪ੍ਰਤੀਬਿੰਬ ਦੀ ਸਥਿਤੀ ਨਿਰਧਾਰਿਤ ਕਰਨਾ ਅਤੇ ਪ੍ਰਤੀਬਿੰਬ ਦਾ ਪਾਸੇਦਾਅ ਉਲਟਣਾ (Latral Inversion)। (ਪਾਠ : 15, ਪੰਨਾ : 187 - 188, ਕਿਰਿਆ : 15.3 - 15.4)

ਲੋੜੀਂਦਾ ਸਮਾਨ: ਸ਼ਤਰੰਜ ਦਾ ਇੱਕ ਬੋਰਡ (ਚੈਸ ਬੋਰਡ) / ਚਾਰਟ ਪੇਪਰ, ਪੈਨਸਿਲ, ਸਕੈਂਚ ਕਲਰ, ਸਕੋਲ

ਕਿਰਿਆ 16: ਅਵਤਲ ਅਤੇ ਉੱਤਲ ਦਰਪਣ ਦੁਆਰਾ ਪ੍ਰਤੀਬਿੰਬ ਬਣਾਉਣਾ।

(ਪਾਠ : 15, ਪੰਨਾ : 189 – 192, ਕਿਰਿਆ : 15.5 – 15.8)

ਲੋੜੀਦਾ ਸਮਾਨ: ਕਾਗਜ਼ ਦੀ ਸ਼ੀਟ, ਅਵਤਲ ਦਰਪਣ, ਉੱਤਲ ਦਰਪਣ, ਦਰਪਣ ਹੋਲਡਰ, ਨਵਾਂ ਚਮਚ, ਮੌਮਬੱਤੀ।

ਕਿਰਿਆ 17: ਉੱਤਲ ਲੈਨਜ਼ ਅਤੇ ਅਵਤਲ ਲੈਨਜ਼ ਦੁਆਰਾ ਸੂਰਜ ਦੇ ਪ੍ਰਤੀਬਿੰਬਾਂ ਦਾ ਅਧਿਐਨ ਕਰਨਾ।

(ਪਾਠ : 15, ਪੰਨਾ : 193-194, ਕਿਰਿਆ : 15.9-15.10)

ਲੋੜੀਦਾ ਸਮਾਨ: ਕਾਗਜ਼ ਦੀ ਸ਼ੀਟ, ਅਵਤਲ ਲੈਨਜ਼, ਉੱਤਲ ਲੈਨਜ਼, ਲੈਨਜ਼ ਹੋਲਡਰ, ਮੌਮਬੱਤੀ।

ਕਿਰਿਆ 18: ਸਫੈਦ ਪ੍ਰਕਾਸ਼ ਵੱਖ-ਵੱਖ ਰੰਗਾਂ ਦਾ ਮਿਸ਼ਰਣ ਹੈ ਅਤੇ ਨਿਊਟਨ ਡਿਸਕ।

(ਪਾਠ : 15, ਪੰਨਾ : 196, ਕਿਰਿਆ : 15.11-15.12)

ਲੋੜੀਦਾ ਸਮਾਨ: ਕਾਗਜ਼ ਦੀ ਸ਼ੀਟ, ਪ੍ਰਿਜ਼ਮ, ਪ੍ਰਕਾਸ਼ ਦਾ ਸੋਮਾ, ਨਿਊਟਨ ਡਿਸਕ।

ਨੋਟ :- ਸਮੂਹ ਸਾਈਂਸ ਅਧਿਆਪਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਵਿਦਿਆਰਥੀਆਂ ਲਈ ਅਲੱਗ ਤੋਂ ਕੋਈ ਵੀ ਪ੍ਰੈਕਟੀਕਲ ਨੋਟ ਬੁੱਕ ਆਦਿ ਨਾ ਲਗਾਈ ਜਾਵੇ ਅਤੇ ਪ੍ਰੈਕਟੀਕਲ/ਕਿਰਿਆਵਾਂ ਨੂੰ ਪਾਠ-ਕ੍ਰਮ ਦੇ ਨਾਲ ਨਾਲ ਕਰਵਾਈਆਂ ਜਾਣ ਅਤੇ ਵਿਦਿਆਰਥੀਆਂ ਦੁਆਰਾ ਇਹਨਾਂ ਕਿਰਿਆਵਾਂ ਨੂੰ ਸਧਾਰਨ ਨੋਟ ਬੁੱਕ ਵਿੱਚ ਹੀ ਲਿਖ ਲਿਆ ਜਾਵੇ।